

ਸਤਰਿ ਸੈਇ ਸਲਾਰ ਹੈ ਜਾ ਕੇ ॥
He has 7,000 commanders,

ਸਵਾ ਲਾਖੁ ਪੈਕਾਬਰ ਤਾ ਕੇ ॥
and hundreds of thousands of prophets;

ਸੇਖ ਜੁ ਕਹੀਅਹਿ ਕੋਟਿ ਅਠਾਸੀ ॥
He is said to have 88,000,000 shaykhs,

ਛਪਨ ਕੋਟਿ ਜਾ ਕੇ ਖੇਲ ਖਾਸੀ ॥੧॥
and 56,000,000 attendants. ||1||

ਮੈ ਗਰੀਬ ਕੀ ਕੇ ਗੁਜਰਾਵੈ ॥
I am meek and poor - what chance do I have of being heard there?

ਮਜਲਸਿ ਦੂਰਿ ਮਹਲੁ ਕੇ ਪਾਵੈ ॥੧॥ ਰਹਾਉ ॥
His Court is so far away; only a rare few attain the Mansion of His Presence.
||1||Pause||

ਤੇਤੀਸ ਕਰੋੜੀ ਹੈ ਖੇਲ ਖਾਨਾ ॥
He has 33,000,000 play-houses.

ਚਉਰਾਸੀ ਲਖ ਫਿਰੈ ਦਿਵਾਨਾਂ ॥
His beings wander insanely through 8.4 million incarnations.

ਬਾਬਾ ਆਦਮ ਕਉ ਕਿਛੁ ਨਦਰਿ ਦਿਖਾਈ ॥
He bestowed His Grace on Adam, the father of mankind,

ਉਨਿ ਭੀ ਭਿਸਤਿ ਘਨੇਰੀ ਪਾਈ ॥੨॥
who then lived in paradise for a long time. ||2||

ਦਿਲ ਖਲਹਲੁ ਜਾ ਕੈ ਜਰਦ ਰੂ ਬਾਨੀ ॥
Pale are the faces of those whose hearts are disturbed.

ਛੋਡਿ ਕਤੇਬ ਕਰੈ ਸੈਤਾਨੀ ॥
They have forsaken their Bible, and practice Satanic evil.

ਦੁਨੀਆ ਦੋਸੁ ਰੋਸੁ ਹੈ ਲੋਈ ॥
One who blames the world, and is angry with people,

ਅਪਨਾ ਕੀਆ ਪਾਵੈ ਸੋਈ ॥੩॥

shall receive the fruits of his own actions. ||3||

ਤੁਮ ਦਾਤੇ ਹਮ ਸਦਾ ਭਿਖਾਰੀ ॥

You are the Great Giver, O Lord; I am forever a beggar at Your Door.

ਦੇਉ ਜਬਾਬੁ ਹੋਇ ਬਜਗਾਰੀ ॥

If I were to deny You, then I would be a wretched sinner.

ਦਾਸੁ ਕਬੀਰੁ ਤੇਰੀ ਪਨਹ ਸਮਾਨਾ ॥

Slave Kabeer has entered Your Shelter.

ਭਿਸਤੁ ਨਜੀਕਿ ਰਾਖੁ ਰਹਮਾਨਾ ॥੪॥੭॥੧੫॥

Keep me near You, O Merciful Lord God - that is heaven for me. ||4||7||15||